

God's Simple Plan of Salvation taken from I John

Introduction

I John 5:13 ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸੁਰ ਦੇ ਪੁੱਤਰ ਵਿੱਚ ਵਿਸ਼ਵਾਸ ਰਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸਕੇ ਕਿ ਅਮਰ ਜੀਵਨ ਤੁਹਾਡਾ ਹੈ।

1. We are all sinners!

I John 5:16-17 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸਨੂੰ ਮੌਤ ਵੱਲ ਨਹੀਂ ਲਿਜਾਂਦਾ, ਫੇਰ ਉਸਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸੁਰ ਉਸਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ। ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।

1 John 3:6 ਇਸ ਲਈ ਜਿਹੜਾ ਵਿਅਕਤੀ ਮਸੀਹ ਵਿੱਚ ਜਿਉਂਦਾ ਹੈ ਉਹ ਪਾਪ ਨਹੀਂ ਕਰਦਾ ਰਹਿੰਦਾ। ਜੇ ਕੋਈ ਵਿਅਕਤੀ ਪਾਪ ਕਰਦਾ ਰਹਿੰਦਾ ਹੈ, ਤਾਂ ਉਸਨੇ ਕਦੇ ਵੀ ਮਸੀਹ ਨੂੰ ਨਹੀਂ ਸਮਝਿਆ ਅਤੇ ਜਾਣਿਆ।



We are all sinners!

2. There is a cost for our sin!

I John 5:19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰਖਦਾ ਹੈ।

I John 5:12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।

1 John 3:15 ¹ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਵੀ ਜੀਵਨ ਨਹੀਂ ਰਖਦਾ।

3. Jesus died and paid for our sins on the cross!

1 John 4:10 ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।



Christ died for sinners!

1 John 4:2-3 ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, "ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।" ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ। ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ।

ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁਕਿਆ ਹੈ।

I John 5:11 ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ। ਅਤੇ ਇਹ ਅਮਰ ਜੀਵਨ ਉਸਦੇ ਪੁੱਤਰ ਵਿੱਚ ਹੈ।

4. We must put our faith and trust in Christ alone!

I John 5:14-15 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ। ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।

ਇਸ ਪ੍ਰਾਰਥਨਾ ਨੂੰ ਜਾਂ ਕਿਸੇ ਹੋਰ ਪ੍ਰਾਰਥਨਾ ਨੂੰ ਕਹਿਣਾ ਹੀ ਤੁਹਾਨੂੰ ਨਹੀਂ ਬਚਾਵੇਗਾ। ਇਹ ਕੇਵਲ ਯਿਸੂ ਮਸੀਹ ਵਿੱਚ ਵਿਸ਼ਵਾਸ ਰੱਖਣਾ ਹੀ ਹੈ ਜੋ ਤੁਹਾਨੂੰ ਪਾਪ ਤੋਂ ਬਚਾ ਸਕਦਾ ਹੈ। ਇਹ ਪ੍ਰਾਰਥਨਾ ਕੇਵਲ ਪਰਮੇਸ਼ੁਰ ਵਿੱਚ ਤੁਹਾਡਾ ਵਿਸ਼ਵਾਸ ਪ੍ਰਗਟ ਕਰਨ ਅਤੇ ਤੁਹਾਡੀ ਮੁਕਤੀ ਵਾਸਤੇ ਉਸਦਾ ਧੰਨਵਾਦ ਕਰਨ ਦਾ ਤਰੀਕਾ ਹੈ।

“ਪਰਮੇਸ਼ੁਰ,

ਮੈਂ ਜਾਣਦਾ ਹਾਂ ਕਿ ਮੈਂ ਤੇਰੇ ਖਿਲਾਫ ਪਾਪ ਕੀਤਾ ਹੈ ਅਤੇ ਮੈਂ ਸਜ਼ਾ ਦਾ ਹੱਕਦਾਰ ਹਾਂ। ਪਰ ਯਿਸੂ ਮਸੀਹ ਨੇ ਉਹ ਸਜ਼ਾ ਲੈ ਲਈ ਜਿਸਦਾ ਹੱਕਦਾਰ ਮੈਂ ਸੀ ਤਾਂ ਜੋ ਉਸ ਵਿੱਚ ਵਿਸ਼ਵਾਸ ਕਰਨ ਰਾਹੀਂ ਮੈਨੂੰ ਮਾਫ ਕਰ ਦਿੱਤਾ ਜਾਵੇ। ਮੈਂ ਆਪਣੇ ਪਾਪ ਤੋਂ ਦੂਰ ਹੱਟਦਾ ਹਾਂ ਅਤੇ ਮੈਨੂੰ ਆਪਣੀ ਮੁਕਤੀ ਲਈ ਤੇਰੇ ਉਪਰ ਭਰੋਸਾ ਹੈ। ਤੇਰੀ ਸ਼ਾਨਦਾਰ ਮਹਿਮਾ ਅਤੇ ਮਾਫੀ ਵਾਸਤੇ ਤੇਰਾ ਧੰਨਵਾਦ ! ਆਮੀਨ”